

ਪੰਜਾਬ ਸਕੂਲ ਸਿੱਖਿਆ ਬੋਰਡ

(ਸੈਲਦ ਅਪ੍ਰੈਜਲ ਫਾਰਮ)

ਪੰਜਾਬ ਸਕੂਲ ਸਿੱਖਿਆ ਬੋਰਡ ਦੇ ਗਰੁਪ ਏ, ਬੀ, ਅਤੇ ਸੀ ਦੇ ਅਧਿਕਾਰੀ/ਕਰਮਚਾਰੀਆਂ ਦੀ ਸਲਾਨਾ ਕਾਰਜਗੁਜ਼ਾਰੀ ਅਪ੍ਰੈਜਲ ਰਿਪੋਰਟ ਲਈਸਮਾਂ/ਸਾਲ ਦੀ ਰਿਪੋਰਟ

ਨਿੱਜੀ ਡਾਟਾ :

(ਭਾਗ-1)

1	ਅਧਿਕਾਰੀ /ਕਰਮਚਾਰੀ ਦਾ ਨਾਮ	
2	ਜਨਮ ਮਿਤੀ	
3	ਅਸਾਮੀ ਜਿਸ ਤੋਂ ਕੰਮ ਕਰਦਾ ਹੈ	
4	ਮੌਜੂਦਾ ਗਰੇਡ ਵਿੱਚ ਲਗਾਤਾਰ ਨਿਯੁਕਤੀ ਦੀ ਮਿਤੀ ਅਤੇ ਗਰੇਡ	
5	ਸਾਲ ਦੌਰਾਨ ਡਿਊਟੀ ਤੋਂ ਗੈਰ-ਹਾਜ਼ਰ ਰਹਿਣ ਦਾ ਸਮਾਂ (ਟ੍ਰੈਨਿੰਗ ਆਦਿ ਦਾ ਸਮਾਂ ਵੀ ਸਪੱਸ਼ਟ ਕੀਤਾ ਜਾਵੇ)	
6	ਪ੍ਰਾਪਟੀ ਰਿਟਰਨ ਭਰਨ ਦੀ ਮਿਤੀ	
7	(ਉ) ਕੀ ਅਧਿਕਾਰੀ / ਕਰਮਚਾਰੀ ਨੇ ਪੀ.ਆਰ.ਵੀਜ਼ / ਗਰੀਨ ਕਾਰਡ / ਇਮੀਗ੍ਰੇਸ਼ਨ ਸਟੇਟਸ ਪ੍ਰਾਪਤ ਕੀਤਾ ਹੋਇਆ ਹੈ ?	
	(ਅ) ਜੇਕਰ ਹਾਂ, ਤਾਂ ਅਧਿਕਾਰ/ਕਰਮਚਾਰੀ ਵੱਲੋਂ ਕਿਸ ਦੇਸ਼ ਦੀ ਪੀ.ਆਰ/ ਵੀਜ਼/ਗਰੀਨ ਕਾਰਡ / ਇਮੀਗ੍ਰੇਸ਼ਨ ਸਟੇਟਸ ਪ੍ਰਾਪਤ ਕੀਤਾ ਹੋਇਆ ਹੈ ਅਤੇ ਕਿਸ ਮਿਤੀ ਨੂੰ ?	

ਤਸਦੀਕ ਕੀਤਾ ਜਾਂਦਾ ਹੈ ਕਿ ਉਪਰੋਕਤ ਦਿੱਤੀ ਸੂਚਨਾ ਸਹੀ / ਦਰਸਤ ਹੈ ਅਤੇ ਮੇਰੇ ਵੱਲੋਂ ਕੋਈ ਸੂਚਨਾ / ਤੱਥ ਸੁਕਾ ਛੁਪਾ ਕੇ ਨਹੀਂ ਰੱਖਿਆ ਗਿਆ ਹੈ। ਇਹ ਵੀ ਤਸਦੀਕ ਕੀਤਾ ਜਾਂਦਾ ਹੈ ਕਿ ਮੈਂ ਇਸ ਪ੍ਰੋਫਾਰਮੇ ਤੋਂ ਇਲਾਵਾ ਇਸ ਸਮੇਂ ਲਈ (ਏ.ਪੀ.ਐ.ਆਰ) ਦਾ ਹੋਰ ਪ੍ਰੋਫਾਰਮ ਨਹੀਂ ਭਰਿਆ ਹੈ।

ਹਸਤਾਖਰ

(ਅਧਿਕਾਰੀ / ਕਰਮਚਾਰੀ ਜਿਸ ਦੀ ਰਿਪੋਰਟ ਲਿਖੀ ਜਾਣੀ ਹੈ)

ਮਿਤੀ:

Name & designation of the officer reported upon	
Period of Report	

ਭਾਗ-2 (ਨਿੱਜੀ ਮੁਲਅੰਕਣ) ਉਸ ਅਧਿਕਾਰੀ / ਕਰਮਚਾਰੀ ਵੱਲੋਂ ਭਰਿਆ ਜਾਵੇ ਜਿਸ ਦੀ ਰਿਪੋਰਟ ਲਿਖੀ ਜਾ ਰਹੀ ਹੈ:-

1	ਡਿਊਟੀ ਦਾ ਸੰਖੇਪ ਵਿਵਰਣ:	
2(a)	ਵਿਭਾਗ ਵੱਲੋਂ ਨਿਰਧਾਰਤ ਕੀਤੇ ਟੀਚੇ	
2(b)	ਵਿਭਾਗ ਵੱਲੋਂ ਨਿਰਧਾਰਿਤ ਟੀਚਿਆਂ ਦੀ ਪ੍ਰਾਪਤੀ	
3	ਡਿਊਟੀ ਨਿਭਾਉਣ ਅਤੇ ਟੀਚਿਆਂ ਦੀ ਪ੍ਰਾਪਤੀ ਵਿੱਚ ਆਈਆਂ ਅੰਕੜਾਂ ਜੇਕਰ ਕੋਈ ਹੋਣ ਤਾਂ	
4	ਨਵੇਂ ਉਪਰਾਲੇ / ਉੱਦਮ	
5	ਕੀ ਗਿਆਨ ਵਿੱਚ ਵਾਧੇ ਜਾਂ ਹੁਨਰ ਵਿੱਚ ਨਿਖਾਰ ਲਿਆਉਣ ਲਈ ਕੋਈ ਟ੍ਰੈਨਿੰਗ ਲਈ ਗਈ ਹੈ? ਜੇ ਹਾਂ ਤਾਂ ਵੇਰਵੇ	

ਸਥਾਨ

ਮਿਤੀ:-

ਹਸਤਾਖਰ

(ਅਧਿਕਾਰੀ / ਕਰਮਚਾਰੀ ਜਿਸ ਦੀ ਰਿਪੋਰਟ ਲਿਖੀ ਜਾਣੀ ਹੈ)

ਮਿਤੀ:

Name & designation of the officer reported upon	
Period of Report	

(ਰਿਪੋਰਟ ਲਿਖਣ ਤੋਂ ਪਹਿਲਾਂ ਦਿਸ਼ਾ ਨਿਰਦੇਸ਼ ਧਿਆਨ ਨਾਲ ਪੜ੍ਹੋ ਲਈ ਜਾਣ)

ਭਾਗ-3 (ਰਿਪੋਰਟ ਲਿਖਣ ਅਤੇ ਰੀਵਿਊ ਕਰਤਾ ਵਾਲੇ ਅਧਿਕਾਰੀ ਵੱਲੋਂ ਮੁਲਾਅਕਣ)

ਰਿਪੋਰਟ ਕਰਤਾ ਅਧਿਕਾਰੀ ਵੱਲੋਂ ਹਰ ਇੱਕ ਨੌਕਰੇ ਦੀ ਦਰਜਾਬੰਦੀ (Grading) ਉਤਮ/ਬਹੁਤ ਅੱਛਾ/ਅੱਛਾ/ਔਸਤ ਦਿੱਤੀ ਜਾਵੇ:-

ਅਧਿਕਾਰੀ/ਕਰਮਚਾਰੀ ਦੇ ਵਿਅਕਤੀਗਤ ਗੁਣ/ਵਿਸ਼ੇਸ਼ਤਾਵਾਂ ਅਤੇ ਕੀਤੇ ਕੰਮ ਦਾ ਮੁਲਾਅਕਣ:

ਵੱਧ ਤੋਂ ਵੱਧ ਅੰਕਿਕ ਗਠੇਡਿੰਗ (Numerical grading)	ਰਿਪੋਰਟ ਕਰਤਾ ਅਧਿਕਾਰੀ ਵੱਲੋਂ ਅੰਕਿਕ ਗਠੇਡਿੰਗ	ਰਿਪੋਰਟ ਕਰਤਾ ਅਧਿਕਾਰੀ ਦੇ ਹਸਤਾਖਰ	ਰੀਵਿਊ ਕਰਤਾ ਅਧਿਕਾਰੀ ਵੱਲੋਂ ਦਿੱਤੀ ਗਠੇਡਿੰਗ ਉਹ ਰਿਪੋਰਟ ਕਰਤਾ ਨਾਲ ਸਹਿਮਤ ਨਹੀਂ ਹੈ।	ਰੀਵਿਊ ਕਰਤਾ ਅਧਿਕਾਰੀ ਦੇ ਹਸਤਾਖਰ
1	2	3	4	5
1. ਕੰਮ ਪ੍ਰਤੀ ਵਤੀਰਾ ਅਤੇ ਜਿਮੇਵਾਰੀ ਦੀ ਭਾਵਨਾ) (Attitude towards work and sense of Responsibility)	0-7			
2. ਸਿੱਖਣ ਦੀ ਭਾਵਨਾ (Keenness to learn)	0-7			
3. ਸਮੇਂ ਸਿਰ ਕੰਮ ਨਿਪਟਾਉਣ ਦੀ ਸਮਰੱਥਾ (Ability to dispose work within prescribed time frame)	0-7			
4. ਕੰਮ ਦੇ ਖੇਤਰੀ ਵਿੱਚ ਕੁਝ/ਨਿਯਮ/ਕੰਮ ਦੇ ਤਰੀਕੇ ਦੀ ਜਾਣਕਾਰੀ ਅਤੇ ਉਹਨਾਂ ਦੀ ਸਹੀ ਵਰਤੋਂ ਸਥਾਪਿ ਕਿਅਨਾ। (Knowledge of rules/ regulations procedures relating to work and proper application thereof)	0-7			
5. ਅਨੁਸਾਸਨ ਰੈਖਣਾ (Maintenance of discipline)	0-5			
6. ਮੁਲਾਅਕਣ ਤੇ ਵਿਸ਼ੇਸ਼ਟ ਕਰਨ ਦੀ ਸਮਰੱਥਾ (Ability to Examine & Analyse issues)	0-5			
7. ਵਿਸ਼ੇਸ਼ਟ ਕਰਨ ਦੀ ਯੋਗਤਾ (Ability to Analyse)	0-5			
8. ਕੰਪਿਊਟਰ ਤੇ ਕੰਮ ਕਰਨ ਦੀ ਪ੍ਰਦੀਨਤਾ (Proficiency In Computer Skills)	0-5			
9. ਪੰਜਾਬੀ ਵਿੱਚ ਕੰਮ ਕਰਨ ਦੀ ਸਮਰੱਥਾ (Ability to Work in Punjabi)	0-5			

10. ਟੀਮ ਦੇ ਤੌਰ 'ਤੇ ਕੰਮ ਕਰਨ ਦੀ ਸਮਰੱਥਾ ਅਤੇ ਅੰਦਰੂਨੀ ਆਪਸੀ ਸਬੰਧ (Ability to work as a team & Inter-Personal Relations)	0-5				
11. ਕੰਮ ਦੀ ਗੁਣਵੰਤਾ ਅਤੇ ਨਿਪੁੰਨਤਾ (Quality of Work and Efficiency)	0-7				
12. ਅਲਾਟ ਕੀਤੇ ਕੰਮਾਂ-ਟੀਚਿਆਂ ਦੀ ਪ੍ਰਾਪਤੀ (Achievement of targets/tasks allotted)	0-15				
13. ਅਦਾਲਤਾਂ ਵਿੱਚ ਚੱਲ ਰਹੇ ਕੇਸਾਂ ਸਬੰਧੀ ਪਾਇਆ ਯੋਗਦਾਨ (Contribution in Disposal of Court Cases)	0-5				
14. ਆਪਣੇ ਅਧੀਨ ਆਉਂਦੇ ਦਫਤਰਾਂ ਦੇ ਰਿਕਾਰਡ ਦੀ ਸਾਡ-ਸੰਭਾਲ (Maintenance of record of offices under one's control)	0-5				
15. (ਜਨਤਾ ਦੀਆਂ ਪ੍ਰਤੀਬੇਨਤੀਆਂ ਦਾ ਸਮੇਂ ਸਿਰ ਨਿਪਟਾਰਾ (Timely disposal of Representations made by Public & Employees)	0-5				
16. ਉੱਚ-ਅਧਿਕਾਰੀਆਂ ਦੀਆਂ ਮੰਗੀਆਂ ਰਿਪੋਰਟਾਂ/ ਜਾਣਕਾਰੀ ਸਮੇਂ ਸਿਰ ਸੰਪਣਾਂ (Timely submission of reports/information sought by Higher Authorities)	0-5				
ਕੁੱਲ ਮੌਜੂਦਾ	100				

ਨੋਟ:- ਏ.ਪੀ.ਏ.ਆਰ ਦੇ ਪ੍ਰੇਫਾਰੇਮੇਂ ਵਿੱਚ ਹੇਠ ਲਿਖੇ ਅਨੁਸਾਰ ਪ੍ਰਤੀਸ਼ੱਤਤਾ ਦੇ ਅਧਾਰ 'ਤੇ ਦਰਜਾਬੰਦੀ ਕੀਤੀ

ਜਾਵੇ:-

ਅੰਕਿਕ ਗਤੇਡਿੰਗ	ਦਰਜਾਬੰਦੀ
81-100%	ਉਤਮ
61-80%	ਬਹੁਤ ਅੱਛਾ
51-60%	ਅੱਛਾ
31-50%	ਮੌਸਤ
30% ਜਾਂ ਘੱਟ	ਮੌਸਤ ਤੋਂ ਘੱਟ

Name & designation of the officer reported upon	
Period of Report	

ਭਾਗ-4 ਅਮ (General)

1. ਅਮ ਜਨਤਾ ਨਾਲ ਸੰਪਰਕ (ਜਿੱਥੇ ਕਿਤੇ ਲਾਗੂ ਹੋਵੇ (ਕ੍ਰਿਪਾ ਕਰਕੇ ਅਮ ਜਨਤਾ ਦੀ ਅਧਿਕਾਰੀ ਤੱਕ ਪਹੁੰਚ(accessibility) ਦੀ ਅਤੇ ਉਹਨਾਂ ਦੀ ਲੋੜ ਪ੍ਰਤੀ ਸੰਵਾਦਸ਼ੀਲਤਾ ਬਾਰੇ ਟਿੱਪਣੀ ਦਿੱਤੀ ਜਾਵੇ।
 2. ਕਮਜ਼ੋਰ ਵਰਗਾਂ ਪ੍ਰਤੀ ਵਤੀਰੇ ਬਾਰੇ ਟਿੱਪਣੀ :
 3. ਟ੍ਰੈਨਿੰਗ (ਅਧਿਕਾਰੀ ਦੇ ਭਰਵਿਖ ਵਿੱਚ ਕੰਮ -ਕਾਜ ਨੂੰ ਧਿਆਨ ਵਿੱਚ ਰੱਖਦੇ ਹੋਏ ਉਸ ਦੇ ਕੰਮ ਕਰਨ ਦੀ ਸਮਰੱਥਾ ਵਿੱਚ ਸੁਧਾਰ ਲਿਆਉਣ ਲਈ ਟ੍ਰੈਨਿੰਗ ਦੀ ਸਿਫਾਰਸ਼ ਕੀਤੀ ਜਾਵੇ।
 4. ਸਿਹਤ ਦੀ ਸਥਿਤੀ:
 5. ਦਿਆਨਤਦਾਰੀ (Integrity) ਬਾਰੇ ਟਿੱਪਣੀ:-
 - 6) ਰਿਪੋਰਟ ਕਰਤਾ ਅਧਿਕਾਰੀ ਵੱਲੋਂ ਕਰਮਚਾਰੀ / ਅਧਿਕਾਰੀ ਦੀ ਸਮਰੱਥਾ ਅਤੇ ਅਸਮਰੱਥਤਾ , ਟੀਚਿਆਂ ਦੀ ਪ੍ਰਾਪਤੀ, ਅਸਾਧਾਰਨ ਪ੍ਰਾਪਤੀਆਂ, ਮਹੱਤਵਪੂਰਨ ਅਸਫਲਤਾਵਾਂ 100 (ਸੌ) ਸਥਾਂਪੀ ਸ਼ਬਦਾ ਵਿੱਚ ਵਰਨਣ ਕੀਤਾ ਜਾਵੇ।
- ਨੋਟ:- ਇਸ ਭਾਗ-4 ਵਿੱਚ ਦਿੱਤੇ ਕਥਨਾਂ ਵਿੱਚ ਕੀ ਪ੍ਰਤੀਕੂਲ ਕਥਨ ਹਨ ਜਾਂ ਨਹੀਂ? (ਇਹ ਕਾਲਮ ਟਿੱਕ ਕਰਨਾ ਲਾਜ਼ਮੀ ਹੈ) (Tick (✓) ਕੀਤਾ ਜਾਵੇ)

 ਹਾਂ

 ਜਾਂ

 ਨਹੀਂ

Name & designation of the officer reported upon	
Period of Report	

6. ਭਾਗ-3 ਵਿੱਚੋਂ ਪ੍ਰਾਪਤ ਕੀਤੇ ਕੁੱਲ ਅੰਕ:-

100

7. ਦਿੱਤੀ ਜਾਣ ਵਾਲੀ ਦਰਜਾਬੰਦੀ

--

ਸਥਾਨ :

ਰਿਪੋਰਟ ਲਿਖਣ ਵਾਲੇ ਅਧਿਕਾਰੀ ਦੇ ਹਸਤਾਖਰ

ਮਿਤੀ

ਨং

ਰਿਪੋਰਟ ਅਧੀਨ ਸਮੇਂ ਦੌਰਾਨ ਅਹੁੱਦਾ

Name & designation of the officer reported upon	
Period of Report	

ਭਾਗ-5

ਰੀਵਿਊ ਕਰਤਾ ਅਧਿਕਾਰੀ ਦੇ ਕਥਨ:-

- 1) ਰੀਵਿਊ ਕਰਤਾ ਅਧਿਕਾਰੀ ਅਧੀਨ ਕੀਤੇ ਕੰਮ ਦਾ ਸਮਾਂ

- 2) ਕੀ ਤੁਸੀਂ ਰਿਪੋਰਟ ਕਰਤਾ ਅਧਿਕਾਰੀ ਵੱਲੋਂ ਭਾਗ-3 ਵਿੱਚ ਕੀਤੇ ਮੁਲੰਕਣ ਨਾਲ ਸਹਿਮਤ ਹੋ? ਜੇਕਰ ਨਹੀਂ ਤਾਂ ਭਾਗ-3 ਵਿੱਚ ਉਪਲੱਬਧ ਕਾਲਮ ਵਿੱਚ ਆਪਣਾ ਮੁਲੰਕਣ ਦਰਜ ਕੀਤਾ ਜਾਵੇ।

- 3) ਕੀ ਤੁਸੀਂ ਰਿਪੋਰਟ ਕਰਤਾ ਅਧਿਕਾਰੀ ਵੱਲੋਂ ਭਾਗ-4 ਵਿੱਚ ਦਰਜ ਕੀਤੇ ਕਥਨਾਂ ਨਾਲ ਸਹਿਮਤ ਹੋ ? ਜੇਕਰ ਨਹੀਂ ਤਾਂ ਅਸਹਿਮਤੀ ਦੇ ਕਾਰਨ ਵੀ ਦੱਸੋ ਜਾਣ?

- 4) ਰੀਵਿਊ ਕਰਤਾ ਅਧਿਕਾਰੀ ਦੇ ਕਥਨ (ਕ੍ਰਿਪਾ ਕਰਕੇ ਅਧਿਕਾਰੀ ਦੇ ਸਮੁੱਚੇ ਗੁਣਾਂ ,ਸਮੇਤ ਸਮਰੱਥਤਾਵਾਂ, ਅਸਮਰਥਤਾਵਾਂ ਅਤੇ ਟੀਚਿਆਂ ਦੀਆਂ ਪ੍ਰਾਪਤੀਆਂ ਬਾਰੇ ਲੱਗਭਗ 100 ਸਥਦਾ ਵਿੱਚ ਵਰਣਨ ਕੀਤਾ ਜਾਵੇ।

- 5) ਇੱਤੀ ਜਾਣ ਵਾਲੀ ਦਰਜਾਬੰਦੀ:-

--

ਸਥਾਨ:

ਰੀਵਿਊ ਕਰਤਾ ਅਧਿਕਾਰੀ ਦੇ ਹਸਤਾਖਰ

ਮਿਤੀ:

ਨੰ

ਰਿਪੋਰਟ ਅਧੀਨ ਸਮੇਂ ਦੌਰਾਨ ਅਹੁੱਦਾ

Name & designation of the officer reported upon	
Period of Report	

ਭਾਗ-6**ਪ੍ਰਵਾਨਕਰਤਾ ਅਧਿਕਾਰੀ ਵੱਲੋਂ ਰਿਪੋਰਟ**

1. ਕੀ ਪ੍ਰਵਾਨਕਰਤਾ ਅਧਿਕਾਰੀ ਹੀਵਿਊ ਕਰਤਾ ਅਧਿਕਾਰੀ ਵੱਲ ਦਿੱਤੀ ਗਏਡਿੰਗ ਨਾਲ ਸਹਿਮਤ ਹਨ। ਜੇਕਰ ਨਹੀਂ ਤਾਂ ਸੋਧੀ ਗਏਡਿੰਗ ਦੱਸੀ ਜਾਵੇ।

ਅਸਹਿਮਤੀ ਦੇ ਕਾਰਨ ਵੀ ਦੱਸੇ ਜਾਣ:-

2. ਕੀ ਕੋਈ ਐਡਵਰਸ ਰਿਮਾਰਕਸ ਅਧਿਕਾਰੀ ਨੂੰ ਕੌਨਵੇਂ ਕਰਨੇ ਲੋੜੀਦੇ ਹਨ? ਜੇ ਹਾਂ ਤਾਂ ਇਸ ਦਾ ਸੰਖੇਪ ਸਾਰ ਦਿੱਤਾ ਜਾਵੇ।

3. ਦਿੱਤੀ ਜਾਣ ਵਾਲੀ (Final) ਅੰਤਿਮ ਦਰਜਾਬੰਦੀ:-

(ਉਤਮ / ਬਹੁਤ ਅੱਛਾ / ਅੱਛਾ / ਅੱਸਤ / ਅੱਸਤ ਤੋਂ ਘੱਟ)

ਸਥਾਨ:

ਮਿਤੀ

ਪ੍ਰਵਾਨ ਕਰਤਾ ਅਧਿਕਾਰੀ ਦੇ ਹਸਤਾਖਰ

ਨਾਮ.....

ਰਿਪੋਰਟ ਅਧੀਨ ਸਮੇਂ ਦੇਰਾਨ

ਅਹੁੱਦਾ.....

(ਹਦਾਇਤਾਂ)

1. ਸਲਾਨਾ ਪ੍ਰਗਤੀ ਪ੍ਰੀਖਣ ਰਿਪੋਰਟ ਇੱਕ ਅਹਿਮ ਦਸਤਾਵੇਜ਼ ਹੈ। ਇਹ ਅਧਿਕਾਰੀ ਦੇ ਕੰਮ ਕਾਜ਼ ਦਾ ਮੁਲਕਣ ਕਰਨ ਅਤੇ ਕੈਰੀਅਰ ਦੀ ਅਗਲੇਰੀ ਪਦ-ਉੱਨਤੀ ਲਈ ਇੱਕ ਅਹਿਮ ਜਾਣਕਾਰੀ ਮੁਹੱਈਆ ਕਰਵਾਉਂਦਾ ਹੈ। ਇਸ ਲਈ ਜਿਸ ਕਰਮਚਾਰੀ/ਅਧਿਕਾਰੀ ਦੀ ਰਿਪੋਰਟ ਲਿਖੀ ਜਾ ਰਹੀ ਹੈ, ਰਿਪੋਰਟ ਕਰਤਾ ਅਧਿਕਾਰੀ ਦੀ ਰਿਪੋਰਟ ਲਿਖੀ ਜਾ ਰਹੀ ਹੈ, ਰਿਪੋਰਟ ਕਰਤਾ ਅਧਿਕਾਰੀ ਅਤੇ ਰੀਵਿਊ ਕਰਤਾ ਅਧਿਕਾਰੀ ਨੂੰ ਬਹੁਤ ਜ਼ਿੰਮੇਵਾਰੀ ਨਾਲ ਇਸ ਫਾਰਮ ਨੂੰ ਭਰਨ ਵਿੱਚ ਜ਼ਿੰਮੇਵਾਰੀ ਨਿਭਾਉਣੀ ਹੋਵੇਗੀ।
2. ਰਿਪੋਰਟ ਕਰਤਾ ਅਧਿਕਾਰੀ ਨੂੰ ਇਹ ਮਹਿਸੂਸ ਕਰਨਾ ਚਾਹੀਦਾ ਹੈ ਕਿ ਇਸ ਦਾ ਉਦੇਸ਼ ਅਧਿਕਾਰੀ ਦਾ ਵਿਕਾਸ ਕਰਨਾ ਹੈ, ਤਾਂ ਜੋ ਉਹ ਆਪਣੀ ਸਮਰੱਥਤਾ ਨੂੰ ਪਹਿਚਾਣ ਸਕੇ। ਇਹ ਖਾਮੀਆਂ ਲੱਭਣ ਵਾਲੀ ਕਾਰਵਾਈ ਨਹੀਂ ਹੈ ਬਲਕਿ ਇੱਕ ਵਿਕਾਸ ਕਰਨ ਵਾਲੀ ਪ੍ਰੀਕ੍ਰਿਆ ਹੈ। ਰਿਪੋਰਟ ਲਿਖਣ ਵਾਲੇ ਅਧਿਕਾਰੀ ਅਤੇ ਰੀਵਿਊ ਕਰਤਾ ਅਧਿਕਾਰੀ ਵੱਲੋਂ ਉਸ ਅਧਿਕਾਰੀ, ਜਿਸ ਦੀ ਰਿਪੋਰਟ ਲਿਖੀ ਜਾਣੀ ਹੈ, ਦੇ ਕੰਮ ਪ੍ਰਤੀ ਕਮੀਆਂ, ਵਤੀਰਾ ਜਾਂ ਉਸ ਦਾ ਸਮੁੱਚਾ ਵਿਅਕਤੀਤਵ (personality) ਬਾਰੇ ਰਿਪੋਰਟ ਕੀਤੀ ਜਾਣੀ ਹੈ।
3. ਇਹ ਭਾਗ ਪੂਰਾ ਧਿਆਨ (Care & Attention) ਅਤੇ ਸਮਾਂ (Adequate time) ਦੇ ਕੇ ਭਰੇ ਜਾਣੇ ਚਾਹੀਦੇ ਹਨ। ਰਿਪੋਰਟ ਨੂੰ ਸਧਾਰਨ ਤੌਰ 'ਤੇ (Casual or Superficial manner) ਭਰੇ ਜਾਣ ਦੀ ਕੋਸ਼ਿਸ਼ ਦਾ ਉੱਚ-ਅਧਿਕਾਰੀਆਂ ਨੂੰ ਸਪਸ਼ਟ ਤੌਰ 'ਤੇ ਪਤਾ ਚਲ ਜਾਂਦਾ ਹੈ।
4. ਰੀਵਿਊ ਕਰਤਾ ਅਧਿਕਾਰੀ ਵੱਲੋਂ ਦਿੱਤੀ ਸੋਧੀ ਗ੍ਰੇਡਿੰਗ ਜੇਕਰ ਉਹ ਰਿਪੋਰਟ ਕਰਤਾ ਅਧਿਕਾਰੀ ਨਾਲ ਸਹਿਮਤ ਨਹੀਂ ਹੈ ਤਾਂ ਰੀਵਿਊ ਕਰਤਾ ਅਧਿਕਾਰੀ ਵੱਲੋਂ ਸੋਧੀ ਗ੍ਰੇਡਿੰਗ ਕਰ ਸਕਣਗੇ।
5. ਹਰ ਇੱਕ ਉੱਤਰ ਸੰਖੇਪ ਰੂਪ ਵਿੱਚ ਦਿੱਤਾ ਜਾਵੇ, ਕੇਵਲ ਉਸ ਨੂੰ ਛੱਡ ਕੇ ਜਿੱਥੇ ਅੰਕਿਕ ਗ੍ਰੇਡਿੰਗ (numerical grading) ਦਿੱਤੀ ਜਾਣੀ ਹੈ, ਦੱਸਿਆ ਗਿਆ ਸਥਾਨ ਉੱਤਰ ਦੀ ਲੰਬਾਈ ਦਰਸਾਉਂਦਾ ਹੈ। ਸ਼ਬਦਾਂ ਅਤੇ ਪਦਬੰਦੀ (Phrases) ਨੂੰ ਧਿਆਨ ਨਾਲ ਚੁਣਿਆ ਜਾਵੇ ਅਤੇ ਉੱਤਰ ਰਿਕਾਰਡ ਕਰਨ ਵਾਲੇ ਅਧਿਕਾਰੀ ਦੇ ਇਰਾਦੇ ਨੂੰ ਸਹੀ ਢੰਗ ਨਾਲ ਦਰਸਾਉਂਦਾ ਹੋਵੇ ਸਪਸ਼ਟ ਅਤੇ ਸਧਾਰਣ ਭਾਸ਼ਾ ਦਾ ਪ੍ਰਯੋਗ ਕੀਤਾ ਜਾਵੇ।
6. ਰਿਪੋਰਟ ਲਿਖਣ ਵਾਲਾ ਅਧਿਕਾਰੀ ਉਸ ਅਧਿਕਾਰੀ ਜਿਸ ਦੀ ਰਿਪੋਰਟ ਲਿਖੀ ਜਾਣੀ ਹੋਵੇ, ਦਾ ਸਾਲ ਦੇ ਸ਼ਰੂ ਵਿੱਚ ਸਾਲ ਦੇ ਪੂਰੇ ਕਰਨ ਵਾਲੇ ਟੀਚੇ ਦੇਵੇਗਾ। ਜੇਕਰ ਕੋਈ ਅਧਿਕਾਰੀ ਰਿਪੋਰਟ ਅਧੀਨ ਸਾਲ ਦੇ ਲਈ ਨਵਾਂ ਪਦ ਸੰਭਾਲਦਾ ਹੈ ਤਾਂ ਇਸ ਤਰ੍ਹਾਂ ਦੇ ਟੀਚੇ ਨਵੇਂ ਪਦ ਸੰਭਾਲਣ ਦੇ ਸਮੇਂ ਨਿਸਚਿਤ ਕੀਤੇ ਜਾਣਗੇ। ਕੰਮ/ਟੀਚੇ ਦੇਵੇਂ, ਸਬੰਧਤ ਅਧਿਕਾਰੀਆਂ ਨੂੰ ਸਪਸ਼ਟ ਰੂਪ ਵਿੱਚ ਜਾਣੇ ਅਤੇ ਸਮਝੇ ਜਾਣੇ ਹੋਣਗੇ।

7. ਭਾਵੇਂ ਪ੍ਰਗਤੀ ਨਿਰੀਖਣ ਇੱਕ ਸਾਲਾਨਾ ਅਭਿਆਸ ਹੈ, ਇਹ ਮਾਨਵ ਸੰਸਾਧਨ ਵਿਕਾਸ (Human Resources Development) ਦਾ ਸਾਧਨ (Tool) ਬਣਾ ਸਕਦਾ ਹੈ। ਇਸ ਲਈ ਰਿਪੋਰਟ ਲਿਖਣ ਵਾਲੇ ਅਧਿਕਾਰੀ ਨੂੰ ਨਿਯਮਤ ਸਮੇਂ ਦੌਰਾਨ (Regular Intervals Review) ਕੰਮ ਦਾ ਮੁਲੰਕਣ ਕਰਨਾ ਚਾਹੀਦਾ ਹੈ ਅਤੇ ਸਲਾਹ ਆਦਿ ਨਾਲ ਇਸ ਨੂੰ ਸੁਧਾਰਨ ਦੇ ਕਦਮ ਉਠਾਉਣੇ ਚਾਹੀਦੇ ਹਨ।
8. ਹਰ ਇੱਕ ਮੁਲੰਕਣ ਕਰਤਾ (Each Appraiser) ਦੀ ਇਹ ਕੋਸ਼ਿਸ਼ ਹੋਈ ਚਾਹੀਦੀ ਹੈ ਕਿ ਮੁਲੰਕਣ ਕਰਨ ਵਾਲੇ ਅਧਿਕਾਰੀ ਦੀ ਕਾਰਜਕੁਸਲਤਾ, ਆਚਰਣ, ਵਿਵਹਾਰ ਅਤੇ ਯੋਗਤਾ (Performance, Conduct, Behavior and Potential) ਦੀ ਅਸਲ ਤਸਵੀਰ ਪੇਸ਼ ਕਰੋ।
9. ਇਹ ਮੁਲੰਕਣ, ਮੁਲੰਕਣ ਕਰਨ ਵਾਲੇ ਅਧਿਕਾਰੀ ਦੀ ਕਾਰਜਕੁਸਲਤਾ ਦੇ ਬਾਰੇ ਰਿਪੋਰਟ ਅਧੀਨ ਸਮੇਂ ਤੱਕ ਹੀ ਸੀਮਿਤ ਰਹਿਣਾ ਚਾਹੀਦਾ ਹੈ।
10. ਇੱਕੋ ਕਾਡਰ ਵਿੱਚ ਬਰਾਬਰ ਦੇ ਰੈਂਕ ਦੀਆਂ ਕੁੱਝ ਆਸਾਮੀਆਂ ਜਿਆਦਾ ਮਿਹਨਤਕਸ਼ ਹੁੰਦੀਆਂ ਹਨ। ਰਿਪੋਰਟ ਕਰਤਾ/ਰੀਵਿਊ ਕਰਤਾ ਅਧਿਕਾਰੀ ਨੂੰ ਇਸ ਗੱਲ ਦਾ ਰਿਪੋਰਟ ਲਿਖਣ ਸਮੇਂ ਉਚੇਚਾ ਧਿਆਨ ਰੱਖਣਾ ਹੁੰਦਾ ਹੈ ਅਤੇ ਲੋੜ ਅਨੁਸਾਰ ਉਸ ਦੀ ਟਿੱਪਣੀ ਰਿਪੋਰਟ ਵਿੱਚ ਕਰਨੀ ਲੋੜੀਂਦੀ ਹੈ।

ਦਿਆਨਤਦਾਰੀ ਬਾਰੇ ਰਿਪੋਰਟ ਦੇਣ ਸਮੇਂ ਧਿਆਨ ਰੱਖਣ ਬਾਰੇ:-

- ਓ) ਜੇਕਰ ਕਿਸੇ ਕਰਮਚਾਰੀ/ਅਧਿਕਾਰੀ ਦੀ ਦਿਆਨਤਦਾਰੀ ਸੱਕੀ ਹੈ ਤਾਂ ਸਪੱਸ਼ਟ ਤੌਰ 'ਤੇ ਇੰਦਰਾਜ ਕੀਤਾ ਜਾਵੇ।
- ਅ) ਕਿਸੇ ਕਰਮਚਾਰੀ ਦੀ ਦਿਆਨਤਦਾਰੀ ਸੱਕੀ ਹੈ। ਤਾਂ ਉਸ ਦਾ ਖਾਨਾ ਖਾਲੀ ਛੱਡ ਕੇ ਹੇਠ ਲਿਖੇ ਅਨੁਸਾਰ ਕਾਰਵਾਈ ਕਰਨੀ ਚਾਹੀਦੀ ਹੈ:-

 - 1) ਵੱਖਰੇ ਤੌਰ 'ਤੇ ਨੈਟ ਤਿਆਰ ਕੀਤਾ ਜਾਵੇ ਅਤੇ ਆਪਣੇ ਉੱਚ-ਅਧਿਕਾਰੀ ਨੂੰ ਇਸ ਸਬੰਧੀ ਸਥਿਤੀ ਰਿਕਾਰਡ ਕਰਨ ਲਈ ਗੁਪਤ ਤੌਰ 'ਤੇ ਕਾਰਵਾਈ ਕੀਤੀ ਜਾਵੇ। ਉਸ ਦੇ ਕੰਮ ਆਦਿ ਨੂੰ ਮੁਲੰਕਣ ਕਰਦੇ ਹੋਏ ਉਸ ਦੀ ਦਿਆਨਤਦਾਰੀ ਬਾਰੇ ਰਿਪੋਰਟ ਤਿਆਰ ਕੀਤੀ ਜਾਵੇ।
 - 2) ਜੇਕਰ ਉਸ ਦੀ ਉਕਤ ਰਿਪੋਰਟ ਦੇ ਆਧਾਰ ਤੇ ਇਹ ਸਪੱਸ਼ਟ ਹੋ ਜਾਂਦਾ ਹੈ ਕਿ ਕਰਮਚਾਰੀ/ਅਧਿਕਾਰੀ ਦੀ ਦਿਆਨਤਦਾਰੀ ਸੱਕੀ ਹੈ ਤਾਂ ਉਸ ਦੀ ਰਿਪੋਰਟ ਵਿੱਚ ਇੰਦਰਾਜ ਕੀਤਾ ਜਾਵੇ।
 - 3) ਜੇਕਰ ਦਿਆਨਤਦਾਰੀ ਬਾਰੇ ਸੱਕ ਪੱਕਾ ਹੋ ਜਾਂਦਾ ਹੈ ਤਾਂ ਉਸ ਦੇ ਤੱਥ ਸਬੰਧਤ ਕਰਮਚਾਰੀ/ ਅਧਿਕਾਰੀ ਨੂੰ ਕੰਨਵੇ ਕੀਤੇ ਜਾਣੇ ਹਨ।

4) ਜੇਕਰ ਫਾਲੋ ਅਪ ਐਕਸ਼ਨ ਅਨੁਸਾਰ ਦਿਆਨਤਦਾਰੀ ਸੱਕ ਹੋਣ ਬਾਰੇ ਨਾ ਤਾਂ ਕਲੀਅਰ ਹੁੰਦਾ ਹੈ ਅਤੇ ਨਾ ਹੀ ਪੱਕਾ ਹੁੰਦਾ ਹੈ ਤਾਂ ਸਬੰਧਤ ਕਰਮਚਾਰੀ/ਅਧਿਕਾਰੀ ਦੇ ਕਾਰ-ਵਿਹਾਰ ਤੇ ਨਜ਼ਰ ਰੱਖੀ ਜਾਵੇ। ਰਿਪੋਰਟ ਪੱਕੀ ਹੋਣ ਤੇ ਉਕਤ ਅਨੁਸਾਰ ਲੋੜੀਂਦੀ ਕਾਰਵਾਈ ਕੀਤੀ ਜਾਵੇ।

ਨੋਟ:-

ਦਿਆਨਤਦਾਰੀ ਕਿਸੇ ਕਰਮਚਾਰੀ/ਅਧਿਕਾਰੀ ਦੇ ਕੈਰੀਅਰ ਵਿੱਚ ਇੱਕ ਅਹਿਮ ਰੋਲ ਅਦਾ ਕਰਦੀ ਹੈ। ਇਸ ਲਈ ਗੁਪਤ ਰਿਪੋਰਟ ਵਿੱਚ ਇਸ ਕਾਲਮ ਨੂੰ ਭਰਨ ਲੱਗੇ ਬਹਤ ਸਾਵਧਾਨੀ ਵਰਤਣੇ/ਧਿਆਨ ਰੱਖਣ ਦੀ ਲੋੜ ਹੈ। ਇਸ ਮੰਤਵ ਲਈ ਰਿਪੋਰਟ ਕਰਤਾ/ਗੀਵਿਊ ਕਰਤਾ/ਪ੍ਰਵਾਨ ਕਰਤਾ ਅਧਿਕਾਰੀ ਨੂੰ ਪੂਰੀ ਸਾਵਧਾਨੀ ਵਰਤਦੇ ਹੋਏ ਸਬੰਧਤ ਕਰਮਚਾਰੀ/ਅਧਿਕਾਰੀ ਦੇ ਕੰਮ-ਕਾਜ/ਚਾਲ ਚੱਲਣ ਅਤੇ ਉਸ ਦੇ ਕੀਤੇ ਜਾਣ ਵਾਲੇ ਕੰਮ ਨੂੰ ਹਰ ਪੱਖੋਂ ਵਾਚਣ/ਤੱਥਾਂ ਦੀ ਪੜਚੋਲ ਕਰਨ ਉਪਰੰਤ ਹੀ ਦਿਆਨਤਦਾਰੀ ਬਾਰੇ ਆਪਣੇ ਕਥਨ ਦਰਜ ਕਰਨ ਜਾਂ ਜੋ ਕਿਸੇ ਨਾਲ ਬੋਇੰਸਾਫ਼ੀ ਨਾ ਹੋਵੇ।
